

ਸੋਰਠਿ ਮਹਲਾ ੫ ॥

Sorat'h, Fifth Mehl:

ਹਮ ਮੈਲੇ ਤੁਮ ਊਜਲ ਕਰਤੇ ਹਮ ਨਿਰਗੁਨ ਤੂ ਦਾਤਾ ॥

We are filthy, and You are immaculate, O Creator Lord; we are worthless, and You are the Great Giver.

ਹਮ ਮੂਰਖ ਤੁਮ ਚਤੁਰ ਸਿਆਣੇ ਤੂ ਸਰਬ ਕਲਾ ਕਾ ਗਿਆਤਾ ॥੧॥

We are fools, and You are wise and all-knowing. You are the knower of all things. ||1||

ਮਾਧੋ ਹਮ ਐਸੇ ਤੂ ਐਸਾ ॥

O Lord, this is what we are, and this is what You are.

ਹਮ ਪਾਪੀ ਤੁਮ ਪਾਪ ਖੰਡਨ ਨੀਕੋ ਠਾਕੁਰ ਦੇਸਾ ॥ ਰਹਾਉ ॥

We are sinners, and You are the Destroyer of sins. Your abode is so beautiful, O Lord and Master. ||Pause||

ਤੁਮ ਸਭ ਸਾਜੇ ਸਾਜਿ ਨਿਵਾਜੇ ਜੀਉ ਪਿੰਡੁ ਦੇ ਪ੍ਰਾਨਾ ॥

You fashion all, and having fashioned them, You bless them. You bestow upon them soul, body and the breath of life.

ਨਿਰਗੁਨੀਆਰੇ ਗੁਨੁ ਨਹੀ ਕੋਈ ਤੁਮ ਦਾਨੁ ਦੇਹੁ ਮਿਹਰਵਾਨਾ ॥੨॥

We are worthless - we have no virtue at all; please, bless us with Your gift, O Merciful Lord and Master. ||2||

ਤੁਮ ਕਰਹੁ ਭਲਾ ਹਮ ਭਲੋ ਨ ਜਾਨਹੁ ਤੁਮ ਸਦਾ ਸਦਾ ਦਇਆਲਾ ॥

You do good for us, but we do not see it as good; You are kind and compassionate, forever and ever.

ਤੁਮ ਸੁਖਦਾਈ ਪੁਰਖ ਬਿਧਾਤੇ ਤੁਮ ਰਾਖਹੁ ਅਪੁਨੇ ਬਾਲਾ ॥੩॥

You are the Giver of peace, the Primal Lord, the Architect of Destiny; please, save us, Your children! ||3||

ਤੁਮ ਨਿਧਾਨ ਅਟਲ ਸੁਲਿਤਾਨ ਜੀਅ ਜੰਤ ਸਭਿ ਜਾਚੈ ॥

You are the treasure, eternal Lord King; all beings and creatures beg of You.

ਕਹੁ ਨਾਨਕ ਹਮ ਇਹੈ ਹਵਾਲਾ ਰਾਖੁ ਸੰਤਨ ਕੈ ਪਾਛੈ ॥੪॥੬॥੧੭॥

Says Nanak, such is our condition; please, Lord, keep us on the Path of the Saints. ||4||6||17||